

ਮਾਝ ਮਹਲਾ ੩ ॥

Maajh, Third Mehl:

ਆਪੁ ਵੰਞਾਏ ਤਾ ਸਭ ਕਿਛੁ ਪਾਏ ॥

Those who lose their own selves obtain everything.

ਗੁਰ ਸਬਦੀ ਸਚੀ ਲਿਵ ਲਾਏ ॥

Through the Word of the Guru's Shabad, they enshrine Love for the True one.

ਸਚੁ ਵਣੰਜਹਿ ਸਚੁ ਸੰਘਰਹਿ ਸਚੁ ਵਾਪਾਰੁ ਕਰਾਵਣਿਆ ॥੧॥

They trade in Truth, they gather in Truth, and they deal only in Truth. ||1||

ਹਉ ਵਾਰੀ ਜੀਉ ਵਾਰੀ ਹਰਿ ਗੁਣ ਅਨਦਿਨੁ ਗਾਵਣਿਆ ॥

I am a sacrifice, my soul is a sacrifice, to those who sing the Glorious Praises of the Lord, night and day.

ਹਉ ਤੇਰਾ ਤੂੰ ਠਾਕੁਰੁ ਮੇਰਾ ਸਬਦਿ ਵਡਿਆਈ ਦੇਵਣਿਆ ॥੧॥ ਰਹਾਉ ॥

I am Yours, You are my Lord and Master. You bestow greatness through the Word of Your Shabad. ||1||Pause||

ਵੇਲਾ ਵਖਤ ਸਭਿ ਸੁਹਾਇਆ ॥

That time, that moment is totally beautiful,

ਜਿਤੁ ਸਚਾ ਮੇਰੇ ਮਨਿ ਭਾਇਆ ॥

when the True One becomes pleasing to my mind.

ਸਚੇ ਸੇਵਿਐ ਸਚੁ ਵਡਿਆਈ ਗੁਰ ਕਿਰਪਾ ਤੇ ਸਚੁ ਪਾਵਣਿਆ ॥੨॥

Serving the True One, true greatness is obtained. By Guru's Grace, the True One is obtained. ||2||

ਭਾਉ ਭੋਜਨੁ ਸਤਿਗੁਰਿ ਤੁਠੈ ਪਾਏ ॥

The food of spiritual love is obtained when the True Guru is pleased.

ਅਨ ਰਸੁ ਚੁਕੈ ਹਰਿ ਰਸੁ ਮੰਨਿ ਵਸਾਏ ॥

Other essences are forgotten, when the Lord's Essence comes to dwell in the mind.

ਸਚੁ ਸੰਤੋਖੁ ਸਹਜ ਸੁਖੁ ਬਾਣੀ ਪੂਰੇ ਗੁਰ ਤੇ ਪਾਵਣਿਆ ॥੩॥

Truth, contentment and intuitive peace and poise are obtained from the Bani, the Word of the Perfect Guru. ||3||

ਸਤਿਗੁਰੁ ਨ ਸੇਵਹਿ ਮੂਰਖ ਅੰਧ ਗਵਾਰਾ ॥

The blind and ignorant fools do not serve the True Guru;

ਫਿਰਿ ਓਇ ਕਿਥਹੁ ਪਾਇਨਿ ਮੋਖ ਦੁਆਰਾ ॥

how will they find the gate of salvation?

ਮਰਿ ਮਰਿ ਜੰਮਹਿ ਫਿਰਿ ਫਿਰਿ ਆਵਹਿ ਜਮ ਦਰਿ ਚੋਟਾ ਖਾਵਣਿਆ ॥੪॥

They die and die, over and over again, only to be reborn, over and over again. They are struck down at Death's Door. ||4||

ਸਬਦੈ ਸਾਦੁ ਜਾਣਹਿ ਤਾ ਆਪੁ ਪਛਾਣਹਿ ॥

Those who know the essence of the Shabad, understand their own selves.

ਨਿਰਮਲ ਬਾਣੀ ਸਬਦਿ ਵਖਾਣਹਿ ॥

Immaculate is the speech of those who chant the Word of the Shabad.

ਸਚੇ ਸੇਵਿ ਸਦਾ ਸੁਖੁ ਪਾਇਨਿ ਨਉ ਨਿਧਿ ਨਾਮੁ ਮੰਨਿ ਵਸਾਵਣਿਆ ॥੫॥

Serving the True One, they find a lasting peace; they enshrine the nine treasures of the Naam within their minds. ||5||

ਸੋ ਥਾਨੁ ਸੁਹਾਇਆ ਜੋ ਹਰਿ ਮਨਿ ਭਾਇਆ ॥

Beautiful is that place, which is pleasing to the Lord's Mind.

ਸਤਸੰਗਤਿ ਬਹਿ ਹਰਿ ਗੁਣ ਗਾਇਆ ॥

There, sitting in the Sat Sangat, the True Congregation, the Glorious Praises of the Lord are sung.

ਅਨਦਿਨੁ ਹਰਿ ਸਾਲਾਹਹਿ ਸਾਚਾ ਨਿਰਮਲ ਨਾਦੁ ਵਜਾਵਣਿਆ ॥੬॥

Night and day, the True One is praised; the Immaculate Sound-current of the Naad resounds there. ||6||

ਮਨਮੁਖ ਖੋਟੀ ਰਾਸਿ ਖੋਟਾ ਪਾਸਾਰਾ ॥

The wealth of the self-willed manmukhs is false, and false is their ostentatious display.

ਕੂੜੁ ਕਮਾਵਨਿ ਦੁਖੁ ਲਾਗੈ ਭਾਰਾ ॥

They practice falsehood, and suffer terrible pain.

ਭਰਮੇ ਭੂਲੇ ਫਿਰਨਿ ਦਿਨ ਰਾਤੀ ਮਰਿ ਜਨਮਹਿ ਜਨਮੁ ਗਵਾਵਣਿਆ ॥੭॥

Deluded by doubt, they wander day and night; through birth and death, they lose their lives. ||7||

ਸਚਾ ਸਾਹਿਬੁ ਮੈ ਅਤਿ ਪਿਆਰਾ ॥

My True Lord and Master is very dear to me.

ਪੂਰੇ ਗੁਰ ਕੈ ਸਬਦਿ ਅਧਾਰਾ ॥

The Shabad of the Perfect Guru is my Support.

ਨਾਨਕ ਨਾਮਿ ਮਿਲੈ ਵਡਿਆਈ ਦੁਖੁ ਸੁਖੁ ਸਮ ਕਰਿ ਜਾਨਣਿਆ ॥੮॥੧੦॥੧੧॥

O Nanak, one who obtains the Greatness of the Naam, looks upon pain and pleasure as one and the same. ||8||10||11||